

ਸਾਰਗ ਮਹਲਾ ੫ ॥ ਗੁਨ ਲਾਲ ਗਾਵਉ ਗੁਰ ਦੇਖੇ ॥ ਪੰਚਾ ਤੇ ਏਕੁ ਛੁਟਾ ਜਉ ਸਾਧਸੰਗਿ ਪਗ ਰਉ
॥੧॥ ਰਹਾਉ ॥ ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥ ਏਕੈ ਹਰਿ ਪ੍ਰੀਤਿ ਲਾਇ
ਮਿਲਿ ਸਾਧਸੰਗਿ ਸੋਹਾ ॥੧॥ ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥ ਨਾਨਕ ਮਨਿ ਅਨੰਦ
ਭਏ ਗੁਰਿ ਬਿਖਮ ਗਾਰੂ ਤੋਰੀ ॥੨॥੬॥੧੩੫॥ {ਪੰਨਾ 1230}

ਪਦਅਰਥ:- ਗੁਨ ਲਾਲ—ਸੋਹਣੇ ਪ੍ਰਭੂ ਦੇ ਗੁਣ। ਗਾਵਉ—ਗਾਵਉ, ਮੈਂ ਗਾਂਦਾ ਹਾਂ। ਗੁਰ ਦੇਖੇ—ਗੁਰ ਦੇਖਿ, ਗੁਰੂ
ਦਾ ਦਰਸਨ ਕਰਕੇ। ਪੰਚਾ ਤੇ—(ਕਾਮਾਦਿਕ) ਪੰਜਾਂ ਤੋਂ। ਏਕੁ—ਮਨ। ਜਉ—ਜਦੋਂ। ਸਾਧ ਸੰਗਿ—ਸਾਧ ਸੰਗਤਿ
ਵਿਚ। ਪਗ ਰਉ—ਮੈਂ ਫੜਾਂ (ਹਰੀ ਦੇ ਚਰਨ)। 1। ਰਹਾਉ।

ਦ੍ਰਿਸਟਉ—ਦ੍ਰਿਸ਼ਟਮਾਨ, ਦਿੱਸਦਾ ਜਗਤ। ਸੰਗਿ—ਨਾਲ। ਜਾਇ—ਜਾਂਦਾ। ਮਾਨੁ—ਅਹੰਕਾਰ। ਮਿਲਿ—ਮਿਲ
ਕੇ। ਸੋਹਾ—ਜੀਵਨ ਸੋਹਣਾ ਬਣ ਜਾਂਦਾ ਹੈ। 1।

ਗੁਣ ਨਿਧਾਨ—ਗੁਣਾਂ ਦਾ ਖਜ਼ਾਨਾ ਹਰੀ। ਮਨਿ—ਮਨ ਵਿਚ। ਗੁਰਿ—ਗੁਰੂ ਨੇ। ਬਿਖਮ—ਔਖੀ। ਗਾਰੂ—ਗੰਢ।
ਤੋਰੀ—ਤੋੜ ਦਿੱਤੀ ਹੈ। 2।

ਅਰਥ:- ਹੇ ਭਾਈ! ਜਦੋਂ ਗੁਰੂ ਦਾ ਦਰਸਨ ਕਰ ਕੇ ਮੈਂ ਸੋਹਣੇ ਹਰੀ ਦੇ ਗੁਣ ਗਾਂਦਾ ਹਾਂ, ਜਦੋਂ ਗੁਰੂ ਦੀ ਸੰਗਤਿ ਵਿਚ
ਟਿਕ ਕੇ ਮੈਂ (ਪ੍ਰਭੂ ਦੇ ਚਰਨ) ਫੜਦਾ ਹਾਂ, ਤਾਂ (ਮੇਰਾ ਇਹ) ਮਨ (ਕਾਮਾਦਿਕ) ਪੰਜਾਂ (ਦੇ ਪੰਜੇ) ਤੋਂ ਨਿਕਲ ਜਾਂਦਾ
ਹੈ। 1। ਰਹਾਉ।

ਹੇ ਭਾਈ! (ਇਹ ਜੋ) ਦਿੱਸਦਾ ਜਗਤ (ਹੈ, ਇਸ ਵਿਚੋਂ) ਕੁਝ ਭੀ (ਕਿਸੇ ਦੇ) ਨਾਲ ਨਹੀਂ ਜਾਂਦਾ (ਇਸ ਵਾਸਤੇ ਇਸ
ਦਾ) ਮਾਣ ਤੇ ਮੋਹ ਛੱਡ ਦੇਹ। ਸਾਧ ਸੰਗਤਿ ਵਿਚ ਮਿਲ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਪ੍ਰੀਤ ਜੋੜ (ਇਸ
ਤਰ੍ਹਾਂ ਜੀਵਨ) ਸੋਹਣਾ ਬਣ ਜਾਂਦਾ ਹੈ। 1।

ਹੇ ਨਾਨਕ! (ਆਖ—ਹੇ ਭਾਈ!) ਮੈਂ ਗੁਣਾਂ ਦਾ ਖਜ਼ਾਨਾ ਪ੍ਰਭੂ ਲੱਭ ਲਿਆ ਹੈ, ਮੇਰੀ ਸਾਰੀ ਆਸ ਪੂਰੀ ਹੋ ਗਈ ਹੈ।
ਗੁਰੂ ਨੇ (ਮੇਰੇ ਅੰਦਰੋਂ ਮਾਇਆ ਦੇ ਮੋਹ ਦੀ) ਕਰੜੀ ਗੰਢ ਖੋਲ ਦਿੱਤੀ ਹੈ, ਹੁਣ ਮੇਰੇ ਮਨ ਵਿਚ ਆਨੰਦ ਹੀ
ਆਨੰਦ ਬਣ ਗਏ ਹਨ। 2। 6। 135।